

ਵਡਹੰਸੁ ਮਹਲਾ ੩ ॥

Wadahans, Third Mehl:

ਮਨੁਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ ॥

His mind wanders in the ten directions - how can he sing the Glorious Praises of the Lord?

ਇੰਦ੍ਰੀ ਵਿਆਪਿ ਰਹੀ ਅਧਿਕਾਈ ਕਾਮੁ ਕ੍ਰੋਧੁ ਨਿਤ ਸੰਤਾਵੈ ॥੧॥

The sensory organs are totally engrossed in sensuality; sexual desire and anger constantly afflict him. ||1||

ਵਾਹੁ ਵਾਹੁ ਸਹਜੇ ਗੁਣ ਰਵੀਜੈ ॥

Waaho! Waaho! Hail! Hail! Chant His Glorious Praises.

ਰਾਮ ਨਾਮੁ ਇਸੁ ਜੁਗ ਮਹਿ ਦੁਲਭੁ ਹੈ ਗੁਰਮਤਿ ਹਰਿ ਰਸੁ ਪੀਜੈ ॥੧॥ ਰਹਾਉ ॥

The Lord's Name is so difficult to obtain in this age; under Guru's Instruction, drink in the subtle essence of the Lord. ||1||Pause||

ਸਬਦੁ ਚੀਨਿ ਮਨੁ ਨਿਰਮਲੁ ਹੋਵੈ ਤਾ ਹਰਿ ਕੇ ਗੁਣ ਗਾਵੈ ॥

Remembering the Word of the Shabad, the mind becomes immaculately pure, and then, one sings the Glorious Praises of the Lord.

ਗੁਰਮਤੀ ਆਪੈ ਆਪੁ ਪਛਾਣੈ ਤਾ ਨਿਜ ਘਰਿ ਵਾਸਾ ਪਾਵੈ ॥੨॥

Under Guru's Instruction, one comes to understand his own self, and then, he comes to dwell in the home of his inner self. ||2||

ਏ ਮਨ ਮੇਰੇ ਸਦਾ ਰੰਗਿ ਰਾਤੇ ਸਦਾ ਹਰਿ ਕੇ ਗੁਣ ਗਾਉ ॥

O my mind, be imbued forever with the Lord's Love, and sing forever the Glorious Praises of the Lord.

ਹਰਿ ਨਿਰਮਲੁ ਸਦਾ ਸੁਖਦਾਤਾ ਮਨਿ ਚਿੰਦਿਆ ਫਲੁ ਪਾਉ ॥੩॥

The Immaculate Lord is forever the Giver of peace; from Him, one receives the fruits of his heart's desires. ||3||

ਹਮ ਨੀਚ ਸੇ ਉਤਮ ਭਏ ਹਰਿ ਕੀ ਸਰਣਾਈ ॥

I am lowly, but I have been exalted, entering the Sanctuary of the Lord.

ਪਾਥਰੁ ਡੁਬਦਾ ਕਾਢਿ ਲੀਆ ਸਾਚੀ ਵਡਿਆਈ ॥੪॥

He has lifted up the sinking stone; True is His glorious greatness. ||4||

ਬਿਖੁ ਸੇ ਅੰਮ੍ਰਿਤ ਭਏ ਗੁਰਮਤਿ ਬੁਧਿ ਪਾਈ ॥

From poison, I have been transformed into Ambrosial Nectar; under Guru's Instruction, I have obtained wisdom.

ਅਕਹੁ ਪਰਮਲ ਭਏ ਅੰਤਰਿ ਵਾਸਨਾ ਵਸਾਈ ॥੫॥

From bitter herbs, I have been transformed into sandalwood; this fragrance permeates me deep within. ||5||

ਮਾਣਸ ਜਨਮੁ ਦੁਲੰਭੁ ਹੈ ਜਗ ਮਹਿ ਖਟਿਆ ਆਇ ॥

This human birth is so precious; one must earn the right to come into the world.

ਪੂਰੈ ਭਾਗਿ ਸਤਿਗੁਰੁ ਮਿਲੈ ਹਰਿ ਨਾਮੁ ਧਿਆਇ ॥੬॥

By perfect destiny, I met the True Guru, and I meditate on the Lord's Name. ||6||

ਮਨਮੁਖ ਭੂਲੇ ਬਿਖੁ ਲਗੇ ਅਹਿਲਾ ਜਨਮੁ ਗਵਾਇਆ ॥

The self-willed manmukhs are deluded; attached to corruption, they waste away their lives in vain.

ਹਰਿ ਕਾ ਨਾਮੁ ਸਦਾ ਸੁਖ ਸਾਗਰੁ ਸਾਚਾ ਸਬਦੁ ਨ ਭਾਇਆ ॥੭॥

The Name of the Lord is forever an ocean of peace, but the manmukhs do not love the Word of the Shabad. ||7||

ਮੁਖਹੁ ਹਰਿ ਹਰਿ ਸਭੁ ਕੋ ਕਰੈ ਵਿਰਲੈ ਹਿਰਦੈ ਵਸਾਇਆ ॥

Everyone can chant the Name of the Lord, Har, Har with their mouths, but only a few enshrine it within their hearts.

ਨਾਨਕ ਜਿਨ ਕੈ ਹਿਰਦੈ ਵਸਿਆ ਮੋਖ ਮੁਕਤਿ ਤਿਨੁ ਪਾਇਆ ॥੮॥੨॥

O Nanak, those who enshrine the Lord within their hearts, attain liberation and emancipation. ||8||2||